

ਗਉੜੀ ਮਹਲਾ ੫ ॥

Gauree, Fifth Mehl:

ਛੋਡਿ ਛੋਡਿ ਰੇ ਬਿਖਿਆ ਕੇ ਰਸੂਆ ॥

Give them up - give up the pleasures of corruption;

ਉਰਝਿ ਰਹਿਓ ਰੇ ਬਾਵਰ ਗਾਵਰ ਜਿਉ ਕਿਰਖੈ ਹਰਿਆਇਓ ਪਸੂਆ ॥੧॥ ਰਹਾਉ ॥

you are entangled in them, you crazy fool, like an animal grazing in the green fields. ||1||Pause||

ਜੋ ਜਾਨਹਿ ਤੂੰ ਅਪੁਨੇ ਕਾਜੈ ਸੋ ਸੰਗਿ ਨ ਚਾਲੈ ਤੇਰੈ ਤਸੂਆ ॥

That which you believe to be of use to you, shall not go even an inch with you.

ਨਾਗੋ ਆਇਓ ਨਾਗ ਸਿਧਾਸੀ ਫੇਰਿ ਫਿਰਿਓ ਅਰੁ ਕਾਲਿ ਗਰਸੂਆ ॥੧॥

Naked you came, and naked you shall depart. You shall go round and round the cycle of birth and death, and you shall be food for Death. ||1||

ਪੇਖਿ ਪੇਖਿ ਰੇ ਕਸੁੰਭ ਕੀ ਲੀਲਾ ਰਾਚਿ ਮਾਚਿ ਤਿਨਹੂੰ ਲਉ ਹਸੂਆ ॥

Watching, watching the transitory dramas of the world, you are embroiled and enmeshed in them, and you laugh with delight.

ਛੀਜਤ ਡੋਰਿ ਦਿਨਸੁ ਅਰੁ ਰੈਨੀ ਜੀਅ ਕੋ ਕਾਜੁ ਨ ਕੀਨੋ ਕਛੂਆ ॥੨॥

The string of life is wearing thin, day and night, and you have done nothing for your soul. ||2||

ਕਰਤ ਕਰਤ ਇਵ ਹੀ ਬਿਰਧਾਨੋ ਹਾਰਿਓ ਉਕਤੇ ਤਨੁ ਖੀਨਸੂਆ ॥

Doing your deeds, you have grown old; your voice fails you, and your body has become weak.

ਜਿਉ ਮੋਹਿਓ ਉਨਿ ਮੋਹਨੀ ਬਾਲਾ ਉਸ ਤੇ ਘਟੈ ਨਾਹੀ ਰੁਚ ਚਸੂਆ ॥੩॥

You were enticed by Maya in your youth, and your attachment for it has not diminished, one little bit. ||3||

ਜਗੁ ਐਸਾ ਮੋਹਿ ਗੁਰਹਿ ਦਿਖਾਇਓ ਤਉ ਸਰਣਿ ਪਰਿਓ ਤਜਿ ਗਰਬਸੂਆ ॥

The Guru has shown me that this is the way of the world; I have abandoned the dwelling of pride, and entered Your Sanctuary.

ਮਾਰਗੁ ਪ੍ਰਭ ਕੋ ਸੰਤਿ ਬਤਾਇਓ ਦਿ੍ਰੜੀ ਨਾਨਕ ਦਾਸ ਭਗਤਿ ਹਰਿ ਜਸੂਆ ॥੪॥੬॥੧੨੭॥

The Saint has shown me the Path of God; slave Nanak has implanted
devotional worship and the Praise of the Lord. ||4||6||127||